

ਬਿਹਾਗੜਾ ਮਹਲਾ ੫ ਛੰਤ ॥

Bihaagraa, Fifth Mehl, Chhant:

ਅਨ ਕਾਏ ਰਾਤੜਿਆ ਵਾਟ ਦੁਹੇਲੀ ਰਾਮ ॥

Why are you imbued with the love of another? That path is very dangerous.

ਪਾਪ ਕਮਾਵਦਿਆ ਤੇਰਾ ਕੋਇ ਨ ਬੇਲੀ ਰਾਮ ॥

O sinner, no one is your friend.

ਕੋਏ ਨ ਬੇਲੀ ਹੋਇ ਤੇਰਾ ਸਦਾ ਪਛੋਤਾਵਹੇ ॥

No one shall be your friend, and you shall forever regret your actions.

ਗੁਨ ਗੁਪਾਲ ਨ ਜਪਹਿ ਰਸਨਾ ਫਿਰਿ ਕਦਹੁ ਸੇ ਦਿਹ ਆਵਹੇ ॥

You have not chanted with your tongue the Praises of the Sustainer of the World; when will these days come again?

ਤਰਵਰ ਵਿਛੁੰਨੇ ਨਹ ਪਾਤ ਜੁੜਤੇ ਜਮ ਮਗਿ ਗਉਨੁ ਇਕੇਲੀ ॥

The leaf, separated from the branch, shall not be joined with it again; all alone, it falls on its way to death.

ਬਿਨਵੰਤ ਨਾਨਕ ਬਿਨੁ ਨਾਮ ਹਰਿ ਕੇ ਸਦਾ ਫਿਰਤ ਦੁਹੇਲੀ ॥੧॥

Prays Nanak, without the Lord's Name, the soul wanders, forever suffering.
||1||

ਤੂੰ ਵਲਵੰਚ ਲੂਕਿ ਕਰਹਿ ਸਭ ਜਾਣੈ ਜਾਣੀ ਰਾਮ ॥

You are practicing deception secretly, but the Lord, the Knower, knows all.

ਲੇਖਾ ਧਰਮ ਭਇਆ ਤਿਲ ਪੀੜੇ ਘਾਣੀ ਰਾਮ ॥

When the Righteous Judge of Dharma reads your account, you shall be squeezed like a sesame seed in the oil-press.

ਕਿਰਤ ਕਮਾਣੇ ਦੁਖ ਸਹੁ ਪਰਾਣੀ ਅਨਿਕ ਜੋਨਿ ਭ੍ਰਮਾਇਆ ॥

For the actions you committed, you shall suffer the penalty; you shall be consigned to countless reincarnations.

ਮਹਾ ਮੋਹਨੀ ਸੰਗਿ ਰਾਤਾ ਰਤਨ ਜਨਮੁ ਗਵਾਇਆ ॥

Imbued with the love of Maya, the great enticer, you shall lose the jewel of this human life.

ਇਕਸੁ ਹਰਿ ਕੇ ਨਾਮ ਬਾਝਹੁ ਆਨ ਕਾਜ ਸਿਆਣੀ ॥

Except for the One Name of the Lord, you are clever in everything else.

ਬਿਨਵੰਤ ਨਾਨਕ ਲੇਖੁ ਲਿਖਿਆ ਭਰਮਿ ਮੋਹਿ ਲੁਭਾਣੀ ॥੨॥

Prays Nanak, those who have such pre-ordained destiny are attracted to doubt and emotional attachment. ||2||

ਬੀਚੁ ਨ ਕੋਇ ਕਰੇ ਅਕ੍ਰਿਤਘਣੁ ਵਿਛੁੜਿ ਪਇਆ ॥

No one advocates for the ungrateful person, who is separated from the Lord.

ਆਏ ਖਰੇ ਕਠਿਨ ਜਮਕੰਕਰਿ ਪਕੜਿ ਲਇਆ ॥

The hard-hearted Messenger of Death comes and seizes him.

ਪਕੜੇ ਚਲਾਇਆ ਅਪਣਾ ਕਮਾਇਆ ਮਹਾ ਮੋਹਨੀ ਰਾਤਿਆ ॥

He seizes him, and leads him away, to pay for his evil deeds; he was imbued with Maya, the great enticer.

ਗੁਨ ਗੋਵਿੰਦ ਗੁਰਮੁਖਿ ਨ ਜਪਿਆ ਤਪਤ ਥੰਮ੍ਹ ਗਲਿ ਲਾਤਿਆ ॥

He was not Gurmukh - he did not chant the Glorious Praises of the Lord of the Universe; and now, the hot irons are put to his chest.

ਕਾਮ ਕ੍ਰੋਧਿ ਅਹੰਕਾਰਿ ਮੂਠਾ ਖੋਇ ਗਿਆਨੁ ਪਛੁਤਾਪਿਆ ॥

He is ruined by sexual desire, anger and egotism; deprived of spiritual wisdom, he comes to regret.

ਬਿਨਵੰਤ ਨਾਨਕ ਸੰਜੋਗਿ ਭੁਲਾ ਹਰਿ ਜਾਪੁ ਰਸਨ ਨ ਜਾਪਿਆ ॥੩॥

Prays Nanak, by his cursed destiny he has gone astray; with his tongue, he does not chant the Name of the Lord. ||3||

ਤੁਝ ਬਿਨੁ ਕੋ ਨਾਹੀ ਪ੍ਰਭ ਰਾਖਨਹਾਰਾ ਰਾਮ ॥

Without You, God, no one is our savior.

ਪਤਿਤ ਉਧਾਰਣ ਹਰਿ ਬਿਰਦੁ ਤੁਮਾਰਾ ਰਾਮ ॥

It is Your Nature, Lord, to save the sinners.

ਪਤਿਤ ਉਧਾਰਨ ਸਰਨਿ ਸੁਆਮੀ ਕ੍ਰਿਪਾ ਨਿਧਿ ਦਇਆਲਾ ॥

O Savior of sinners, I have entered Your Sanctuary, O Lord and Master, Compassionate Ocean of Mercy.

ਅੰਧ ਕੂਪ ਤੇ ਉਧਰੁ ਕਰਤੇ ਸਗਲ ਘਟ ਪ੍ਰਤਿਪਾਲਾ ॥

Please, rescue me from the deep, dark pit, O Creator, Cherisher of all hearts.

ਸਰਨਿ ਤੇਰੀ ਕਟਿ ਮਹਾ ਬੇੜੀ ਇਕੁ ਨਾਮੁ ਦੇਹਿ ਅਧਾਰਾ ॥

I seek Your Sanctuary; please, cut away these heavy bonds, and give me the Support of the One Name.

ਬਿਨਵੰਤ ਨਾਨਕ ਕਰ ਦੇਇ ਰਾਖਹੁ ਗੋਬਿੰਦ ਦੀਨ ਦਇਆਰਾ ॥੪॥

Prays Nanak, please, give me Your Hand and save me, O Lord of the Universe, Merciful to the meek. ||4||

ਸੋ ਦਿਨੁ ਸਫਲੁ ਗਣਿਆ ਹਰਿ ਪ੍ਰਭੂ ਮਿਲਾਇਆ ਰਾਮ ॥

That day is judged to be fruitful, when I merged with my Lord.

ਸਭਿ ਸੁਖ ਪਰਗਟਿਆ ਦੁਖ ਦੂਰਿ ਪਰਾਇਆ ਰਾਮ ॥

Total happiness was revealed, and pain was taken far away.

ਸੁਖ ਸਹਜ ਅਨਦ ਬਿਨੋਦ ਸਦ ਹੀ ਗੁਨ ਗੁਪਾਲ ਨਿਤ ਗਾਈਐ ॥

Peace, tranquility, joy and eternal happiness come from constantly singing the Glorious Praises of the Sustainer of the World.

ਭਜੁ ਸਾਧਸੰਗੇ ਮਿਲੇ ਰੰਗੇ ਬਹੁੜਿ ਜੋਨਿ ਨ ਧਾਈਐ ॥

Joining the Saadh Sangat, the Company of the Holy, I lovingly remember the Lord; I shall not wander again in reincarnation.

ਗਹਿ ਕੰਠਿ ਲਾਏ ਸਹਜਿ ਸੁਭਾਏ ਆਦਿ ਅੰਕੁਰੁ ਆਇਆ ॥

He has naturally hugged me close in His Loving Embrace, and the seed of my primal destiny has sprouted.

ਬਿਨਵੰਤ ਨਾਨਕ ਆਪਿ ਮਿਲਿਆ ਬਹੁੜਿ ਕਤਹੂ ਨ ਜਾਇਆ ॥੫॥੪॥੭॥

Prays Nanak, He Himself has met me, and He shall never again leave me. ||5||4||7||